

 Print Page

Sri Guru Granth Sahib

Displaying 870 of

ਰਾਗੁ ਗੋਂਡ ਬਾਣੀ ਭਗਤਾ ਕੀ ॥

Raag Gonadd Baanee Bhagathaa Kee ||

Raag Gond, The Word Of The Devotees.

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ਕਬੀਰ ਜੀ ਘਰੁ ੧

Kabeer Jee Ghar 1

Kabeer Jee, First House:

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥

Santh Milai Kishh Suneeai Keheeai ||

When you meet a Saint, talk to him and listen.

ਗੋਂਡ (ਭ. ਕਬੀਰ) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੨

Raag Gond Bhagat Kabir

ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥

Milai Asanth Masatt Kar Reheeai ||1||

Meeting with an unsaintly person, just remain silent. ||1||

ਗੋਂਡ (ਭ. ਕਬੀਰ) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੨

Raag Gond Bhagat Kabir

ਬਾਬਾ ਬੋਲਨਾ ਕਿਆ ਕਹੀਐ ॥

Baabaa Bolanaa Kiaa Keheeai ||

O father, if I speak, what words should I utter?

ਗੋਂਡ (ਭ. ਕਬੀਰ) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੨

Raag Gond Bhagat Kabir

ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥

Jaisae Raam Naam Rav Reheei ||1|| Rehaao ||

Speak such words, by which you may remain absorbed in the Name of the Lord. ||1||Pause||

ਗੋਂਡ (ਭ. ਕਬੀਰ) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੩

Raag Gond Bhagat Kabir

ਸੰਤਨ ਸਿਉ ਬੋਲੇ ਉਪਕਾਰੀ ॥

Santhan Sio Bolae Oupakaaree ||

Speaking with the Saints, one becomes generous.

ਗੋਂਡ (ਭ. ਕਬੀਰ) (੧) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੩

Raag Gond Bhagat Kabir

ਮੂਰਖ ਸਿਉ ਬੋਲੇ ਝਖ ਮਾਰੀ ॥੨॥

Moorakh Sio Bolae Jhakh Maaree ||2||

To speak with a fool is to babble uselessly. ||2||

ਗੋਂਡ (ਭ. ਕਬੀਰ) (੧) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੩

Raag Gond Bhagat Kabir

ਬੋਲਤ ਬੋਲਤ ਬਦਹਿ ਬਿਕਾਰਾ ॥

Bolath Bolath Badtehi Bikaaraa ||

By speaking and only speaking, corruption only increases.

ਗੋਂਡ (ਭ. ਕਬੀਰ) (੧) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੪

Raag Gond Bhagat Kabir

ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥

Bin Bolae Kiaa Karehi Beechaaraa ||3||

If I do not speak, what can the poor wretch do? ||3||

ਗੋਂਡ (ਭ. ਕਬੀਰ) (੧) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੪

Raag Gond Bhagat Kabir

ਕਹੁ ਕਬੀਰ ਛੁਛਾ ਘਟੁ ਬੋਲੈ ॥

Kahu Kabeer Shhooshhaa Ghatt Bolai ||

Says Kabeer, the empty pitcher makes noise,

ਗੋਂਡ (ਭ. ਕਬੀਰ) (੧) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੪

Raag Gond Bhagat Kabir

ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥

Bhariaa Hoe S Kabahu N Ddolari ||4||1||

But that which is full makes no sound. ||4||1||

ਗੋਂਡ (ਭ. ਕਬੀਰ) (੧) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੫

Raag Gond Bhagat Kabir

ਗੋਂਡ ॥

Gonadd ||

Gond:

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ਨਰੂ ਮਰੈ ਨਰੂ ਕਾਮਿ ਨ ਆਵੈ ॥

Naroo Marai Nar Kaam N Aavai ||

When a man dies, he is of no use to anyone.

ਗੋਂਡ (ਭ. ਕਬੀਰ) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੫

Raag Gond Bhagat Kabir

ਪਸੂ ਮਰੈ ਦਸ ਕਾਜ ਸਵਾਰੈ ॥੧॥

Pasoo Marai Dhas Kaaj Savaarai ||1||

But when an animal dies, it is used in ten ways. ||1||

ਗੋਂਡ (ਭ. ਕਬੀਰ) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੫

Raag Gond Bhagat Kabir

ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥

Apanae Karam Kee Gath Mai Kiaa Jaano ||

What do I know, about the state of my karma?

ਗੋਂਡ (ਭ. ਕਬੀਰ) (੨) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੬

Raag Gond Bhagat Kabir

ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥

Mai Kiaa Jaano Baabaa Rae ||1|| Rehaao ||

What do I know, O Baba? ||1||Pause||

ਗੋਂਡ (ਭ. ਕਬੀਰ) (੨) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੬

Raag Gond Bhagat Kabir

ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥

Haadd Jalae Jaisae Lakaree Kaa Thoolaa ||

His bones burn, like a bundle of logs;

ਗੋਂਡ (ਭ. ਕਬੀਰ) (੨) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੬

Raag Gond Bhagat Kabir

ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥

Kaes Jalae Jaisae Ghaas Kaa Poolaa ||2||

His hair burns like a bale of hay. ||2||

ਗੋਂਡ (ਭ. ਕਬੀਰ) (੨) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੭

Raag Gond Bhagat Kabir

ਕਹੁ ਕਬੀਰ ਤਬ ਹੀ ਨਰੁ ਜਾਗੈ ॥

Kahu Kabeer Thab Hee Nar Jaagai ||

Says Kabeer, the man wakes up,

ਗੋਂਡ (ਭ. ਕਬੀਰ) (੨) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੭

Raag Gond Bhagat Kabir

ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥

Jam Kaa Ddandd Moondd Mehi Laagai ||3||2||

Only when the Messenger of Death hits him over the head with his club. ||3||2||

ਗੋਂਡ (ਭ. ਕਬੀਰ) (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੭

Raag Gond Bhagat Kabir

ਗੋਂਡ ॥

Gonadd ||

Gond:

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥

Aakaas Gagan Paathaal Gagan Hai Chahu Dhis Gagan Rehaaeilae ||

The Celestial Lord is in the Akaashic ethers of the skies, the Celestial Lord is in the nether regions of the underworld; in the four directions, the Celestial Lord is pervading.

ਗੋਂਡ (ਭ. ਕਬੀਰ) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੮

Raag Gond Bhagat Kabir

ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥

Aanadh Mool Sadhaa Purakhotham Ghatt Binasai Gagan N Jaaeilae ||1||

The Supreme Lord God is forever the source of bliss. When the vessel of the body perishes, the Celestial Lord does not perish. ||1||

ਗੋਂਡ (ਭ. ਕਬੀਰ) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੮

Raag Gond Bhagat Kabir

ਮੋਹਿ ਬੈਰਾਗੁ ਭਇਓ ॥

Mohi Bairaag Bhaeiu ||

I have become sad,

ਗੋਂਡ (ਭ. ਕਬੀਰ) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੯

Raag Gond Bhagat Kabir

ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥

Eihu Jeeo Aae Kehaa Gaeiou ||1|| Rehaao ||

Wondering where the soul comes from, and where it goes. ||1||Pause||

ਗੋਂਡ (ਭ. ਕਬੀਰ) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੯

Raag Gond Bhagat Kabir

ਪੰਚ ਤਤੁ ਮਿਲਿ ਕਾਇਆ ਕੀਨੀ ਤਤੁ ਕਹਾ ਤੇ ਕੀਨੁ ਰੇ ॥

Panch Thath Mil Kaaeiaa Keenhee Thath Kehaa Thae Keen Rae ||

The body is formed from the union of the five tatvas; but where were the five tatvas created?

ਗੋਂਡ (ਭ. ਕਬੀਰ) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੦

Raag Gond Bhagat Kabir

ਕਰਮ ਬਧ ਤੁਮ ਜੀਉ ਕਹਤ ਹੋ ਕਰਮਹਿ ਕਿਨਿ ਜੀਉ ਦੀਨੁ ਰੇ ॥੨॥

Karam Badhh Thum Jeeo Kehath Ha Karamehi Kin Jeeo Dheen Rae ||2||

You say that the soul is tied to its karma, but who gave karma to the body? ||2||

ਗੋਂਡ (ਭ. ਕਬੀਰ) (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੦

Raag Gond Bhagat Kabir

ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥

Har Mehi Than Hai Than Mehi Har Hai Sarab Niranthar Soe Rae ||

The body is contained in the Lord, and the Lord is contained in the body. He is permeating within all.

ਗੋਂਡ (ਭ. ਕਬੀਰ) (੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੧

Raag Gond Bhagat Kabir

ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥

Kehi Kabeer Raam Naam N Shhoddo Sehajae Hoe S Hoe Rae ||3||3||

Says Kabeer, I shall not renounce the Lord's Name. I shall accept whatever happens. ||3||3||

ਗੋਂਡ (ਭ. ਕਬੀਰ) (੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੨

Raag Gond Bhagat Kabir

ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨

Raag Gonadd Baanee Kabeer Jeeo Kee Ghar 2

Raag Gond, The Word Of Kabeer Jee, Second House:

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੋਂਡ (ਭ. ਕਬੀਰ) ਗੁਰੂ ਗ੍ਰੰਥ ਸਾਹਿਬ ਅੰਗ ੮੭੦

ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥

Bhujaa Baandhh Bhilaa Kar Ddaariou ॥

They tied my arms, bundled me up, and threw me before an elephant.

ਗੋਂਡ (ਭ. ਕਬੀਰ) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੪

Raag Gond Bhagat Kabir

ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥

Hasathee Krop Moondd Mehi Maarieu ॥

The elephant driver struck him on the head, and infuriated him.

ਗੋਂਡ (ਭ. ਕਬੀਰ) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੪

Raag Gond Bhagat Kabir

ਹਸਤਿ ਭਾਗਿ ਕੈ ਚੀਸਾ ਮਾਰੈ ॥

Hasath Bhaag Kai Cheesaa Maarai ॥

But the elephant ran away, trumpeting,

ਗੋਂਡ (ਭ. ਕਬੀਰ) (੪) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੪

Raag Gond Bhagat Kabir

ਇਆ ਮੂਰਤਿ ਕੈ ਹਉ ਬਲਿਹਾਰੈ ॥੧॥

Eiaa Moorath Kai Ho Balihaarai ||1||

"I am a sacrifice to this image of the Lord."||1||

ਗੋਂਡ (ਭ. ਕਬੀਰ) (੪) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੫

Raag Gond Bhagat Kabir

ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥

Aahi Maerae Thaakur Thumaraa Jor ॥

O my Lord and Master, You are my strength.

ਗੋਂਡ (ਭ. ਕਬੀਰ) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੫

Raag Gond Bhagat Kabir

ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥

Kaajee Bakibo Hasathee Thor ||1|| Rehaao ॥

The Qazi shouted at the driver to drive the elephant on. ||1||Pause||

ਗੋਂਡ (ਭ. ਕਬੀਰ) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੫

Raag Gond Bhagat Kabir

ਰੇ ਮਹਾਵਤ ਤੁਝ ਡਾਰਉ ਕਾਟਿ ॥

Rae Mehaavath Thujh Ddaaro Kaatt ॥

He yelled out, ""O driver, I shall cut you into pieces.

ਗੋਂਡ (ਭ. ਕਬੀਰ) (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੬

Raag Gond Bhagat Kabir

ਇਸਹਿ ਤੁਰਾਵਹੁ ਘਾਲਹੁ ਸਾਟਿ ॥

Eisehi Thuraavahu Ghaalahu Saatt ||

Hit him, and drive him on!""

ਗੋਂਡ (ਭ. ਕਬੀਰ) (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੬

Raag Gond Bhagat Kabir

ਹਸਤਿ ਨ ਤੋਰੈ ਧਰੈ ਧਿਆਨੁ ॥

Hasath N Thorai Dhharai Dhhiaan ||

But the elephant did not move; instead, he began to meditate.

ਗੋਂਡ (ਭ. ਕਬੀਰ) (੪) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੬

Raag Gond Bhagat Kabir

ਵਾ ਕੈ ਰਿਦੈ ਬਸੈ ਭਗਵਾਨੁ ॥੨॥

Vaa Kai Ridhai Basai Bhagavaan ||2||

The Lord God abides within his mind. ||2||

ਗੋਂਡ (ਭ. ਕਬੀਰ) (੪) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੭

Raag Gond Bhagat Kabir

ਕਿਆ ਅਪਰਾਧੁ ਸੰਤ ਹੈ ਕੀਨ੍ਹਾ ॥

Kiaa Apraadhh Santh Hai Keenhaa ||

What sin has this Saint committed,

ਗੋਂਡ (ਭ. ਕਬੀਰ) (੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੭

Raag Gond Bhagat Kabir

ਬਾਂਧਿ ਪੋਟ ਕੁੰਚਰ ਕਉ ਦੀਨ੍ਹਾ ॥

Baandhh Pott Kunchar Ko Dheenhaa ||

That you have made him into a bundle and thrown him before the elephant?

ਗੋਂਡ (ਭ. ਕਬੀਰ) (੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੭

Raag Gond Bhagat Kabir

ਕੁੰਚਰੁ ਪੋਟ ਲੈ ਲੈ ਨਮਸਕਾਰੈ ॥

Kunchar Pott Lai Lai Namasakaarai ||

Lifting up the bundle, the elephant bows down before it.

ਗੋਂਡ (ਭ. ਕਬੀਰ) (੪) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੮

Raag Gond Bhagat Kabir

ਬੂਝੀ ਨਹੀ ਕਾਜੀ ਅੰਧਿਆਰੈ ॥੩॥

Boojhee Nehee Kaajee Andhhiaarai ||3||

The Qazi could not understand it; he was blind. ||3||

ਗੋਂਡ (ਭ. ਕਬੀਰ) (੪) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੮

Raag Gond Bhagat Kabir

ਤੀਨਿ ਬਾਰ ਪਤੀਆ ਭਰਿ ਲੀਨਾ ॥

Theen Baar Patheaaa Bhar Leenaa ॥

Three times, he tried to do it.

ਗੋਂਡ (ਭ. ਕਬੀਰ) (੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੮੭੦ ਪੰ. ੧੮

Raag Gond Bhagat Kabir